

ਗਉੜੀ ਗੁਆਰੇਰੀ ਮਹਲਾ ੩ ॥ ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥
ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥ ਪੂਰੈ ਭਾਗਿ ਮਿਲੈ ਗੁਰੁ ਆਇ ॥
ਸਾਚੈ ਸਹਜਿ ਸਾਚਿ ਸਮਾਇ ॥ ੧॥ ਰਹਾਉ ॥ ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ
ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿਮਿਲਾਵਾ ਹੋਇ ॥੨॥
ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ
॥ ਦਰਸਨਿ ਸਚੈ ਸਚੀ ਪਤਿ ਹੋਈ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ
ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥ ੪॥੧॥੧੨॥੧੨॥
{ਪੰਨਾ 158}

ਪਦਅਰਥ:- ਤੇ—ਤੋਂ ਪਾਸੋਂ। ਗਿਆਨੁ—ਭੁੰਘੀ ਸਾਂਝ। ਸੀਝੈ—ਕਾਮਯਾਬ ਹੋ ਜਾਂਦਾ ਹੈ। ਸਹਜੁ—ਆਤਮਕ
ਅਡੋਲਤਾ।1।

ਭਾਗਿ—ਕਿਸਮਤ ਨਾਲ। ਸਹਜਿ—ਆਤਮਕ ਅਡੋਲਤਾ ਵਿਚ। ਸਾਚਿ—ਸਦਾ-ਬਿਰ ਪ੍ਰਭੂ ਵਿਚ।1। ਰਹਾਉ।

ਆਏ—ਆਇ, ਆ ਕੇ। ਸੁਚਿ—ਪਵਿਤ੍ਰਤਾ।2।

ਭਰਮਿ—ਭਟਕਣਾ ਵਿਚ। ਭੁਲਾਈ—ਕੁਰਾਹੇ ਪਈ ਹੋਈ। ਪਤਿ—ਇੱਜ਼ਤ।3।

ਨੋ—ਨੂੰ। ਇਕੁ ਸੋਈ—ਸਿਰਫ ਉਹ ਪ੍ਰਭੂ ਹੀ। ਮਿਲਿ—ਮਿਲ ਕੇ। ਗਾਵਾਂ—ਮੈਂ ਗਾਵਾਂ।4।

ਅਰਥ:- ਜਿਸ ਮਨੁੱਖ ਨੂੰ ਪੂਰੀ ਕਿਸਮਤ ਨਾਲ ਗੁਰੂ ਆ ਕੇ ਮਿਲ ਪੈਂਦਾ ਹੈ, ਉਹ ਸਦਾ-ਬਿਰ ਪ੍ਰਭੂ ਵਿਚ ਲੀਨ ਹੋ
ਜਾਂਦਾ ਹੈ ਉਹ ਸਦਾ-ਬਿਰ ਰਹਿਣ ਵਾਲੀ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।1। ਰਹਾਉ।

ਕੋਈ (ਭਾਗਾਂ ਵਾਲਾ) ਮਨੁੱਖ ਗੁਰੂ ਪਾਸੋਂ ਪਰਮਾਤਮਾ ਨਾਲ ਭੁੰਘੀ ਸਾਂਝ ਹਾਸਲ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ
(ਇਹ ਰਾਜ) ਸਮਝ ਲੈਂਦਾ ਹੈ, ਉਹ (ਜੀਵਨ-ਖੇਡ ਵਿਚ) ਕਾਮਯਾਬ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਪਾਸੋਂ ਟਿਕਵੀਂ
ਆਤਮਕ ਅਡੋਲਤਾ ਪ੍ਰਾਪਤ ਕਰ ਲੈਂਦਾ ਹੈ, ਸਦਾ-ਬਿਰ ਪ੍ਰਭੂ (ਦੇ ਗੁਣਾਂ) ਦੀ ਵਿਚਾਰ ਹਾਸਲ ਕਰ ਲੈਂਦਾ ਹੈ ਉਹ
ਮਨੁੱਖ ਗੁਰੂ ਪਾਸੋਂ (ਵਿਕਾਰਾਂ ਤੋਂ) ਖਲਾਸੀ (ਹਾਸਲ ਕਰਨ) ਦਾ ਦਰਵਾਜ਼ਾ ਲੱਭ ਲੈਂਦਾ ਹੈ।1।

ਜੇ ਗੁਰੂ ਮਿਲ ਪਏ ਤਾਂ (ਮਨੁੱਖ ਆਪਣੇ ਅੰਦਰੋਂ) ਤ੍ਰਿਸਨਾ ਦੀ ਅੱਗ ਬੁਝਾ ਲੈਂਦਾ ਹੈ, ਗੁਰੂ ਦੀ ਰਾਹੀਂ ਹੀ (ਮਨੁੱਖ ਦੇ)
ਮਨ ਵਿਚ ਸ਼ਾਂਤੀ ਆ ਵੱਸਦੀ ਹੈ, ਗੁਰੂ ਪਾਸੋਂ ਹੀ ਆਤਮਕ ਪਵਿਤ੍ਰਤਾ ਆਤਮਕ ਸੁੱਚ ਮਿਲਦੀ ਹੈ। ਗੁਰੂ ਦੀ ਰਾਹੀਂ
ਹੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਮਿਲਾਪ ਹੁੰਦਾ ਹੈ।2।

ਗੁਰੂ ਤੋਂ ਬਿਨਾ ਸਾਰੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ (ਤੇ ਪ੍ਰਭੂ ਤੇ ਨਾਮ ਤੋਂ ਖੁੰਝੀ ਰਹਿੰਦੀ
ਹੈ), ਪ੍ਰਭੂ ਦੇ ਨਾਮ ਤੋਂ ਬਿਨਾ (ਲੁਕਾਈ) ਬਹੁਤ ਦੁੱਖ ਪਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ
ਪਰਮਾਤਮਾ ਦਾ ਨਾਮ ਸਿਮਰਦਾ ਹੈ। ਪਰਮਾਤਮਾ ਦੇ ਦਰਸਨ ਵਿਚ ਲੀਨ ਹੋਇਆਂ ਸਦਾ-ਬਿਰ ਪ੍ਰਭੂ ਵਿਚ ਟਿਕਿਆਂ
ਉਸ ਨੂੰ ਸਦਾ-ਬਿਰ ਰਹਿਣ ਵਾਲੀ ਇੱਜ਼ਤ ਪ੍ਰਾਪਤ ਹੋ ਜਾਂਦੀ ਹੈ।3।

(ਪਰ, ਹੇ ਭਾਈ! ਪ੍ਰਭੂ-ਨਾਮ ਦੀ ਇਸ ਦਾਤਿ ਵਾਸਤੇ ਪ੍ਰਭੂ ਤੋਂ ਬਿਨਾ ਹੋਰ) ਕਿਸ ਨੂੰ ਬੇਨਤੀ ਕੀਤੀ ਜਾਏ? ਸਿਰਫ
ਪਰਮਾਤਮਾ ਹੀ ਇਹ ਦਾਤਿ ਦੇਣ ਦੇ ਸਮਰੱਥ ਹੈ। ਜਿਸ ਮਨੁੱਖ ਉਤੇ ਉਹ ਮਿਹਰ ਕਰਦਾ ਹੈ, ਗੁਰੂ ਦੇ ਸ਼ਬਦ ਦੀ
ਰਾਹੀਂ ਉਸ ਦਾ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।

ਨਾਨਕ (ਦੀ ਭੀ ਇਹੀ ਅਰਦਾਸ ਹੈ ਕਿ) ਪ੍ਰੀਤਮ ਗੁਰੂ ਨੂੰ ਮਿਲ ਕੇ ਮੈਂ (ਭੀ) ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦਾ ਰਹਾਂ, ਤੇ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਾਂ।4।2। 22।